

ਬਸੰਤੁ ਮਹਲਾ ੫ ॥

Basant, Fifth Mehl:

ਸਚੁ ਪਰਮੇਸਰੁ ਨਿਤ ਨਵਾ ॥

The True Transcendent Lord is always new, forever fresh.

ਗੁਰ ਕਿਰਪਾ ਤੇ ਨਿਤ ਚਵਾ ॥

By Guru's Grace, I continually chant His Name.

ਪ੍ਰਭ ਰਖਵਾਲੇ ਮਾਈ ਬਾਪ ॥

God is my Protector, my Mother and Father.

ਜਾ ਕੈ ਸਿਮਰਣਿ ਨਹੀ ਸੰਤਾਪ ॥੧॥

Meditating in remembrance on Him, I do not suffer in sorrow. ||1||

ਖਸਮੁ ਧਿਆਈ ਇਕ ਮਨਿ ਇਕ ਭਾਇ ॥

I meditate on my Lord and Master, single-mindedly, with love.

ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥

I seek the Sanctuary of the Perfect Guru forever. My True Lord and Master hugs me close in His Embrace. ||1||Pause||

ਅਪਣੇ ਜਨ ਪ੍ਰਭਿ ਆਪਿ ਰਖੇ ॥

God Himself protects His humble servants.

ਦੁਸਟ ਦੂਤ ਸਭਿ ਭ੍ਰਮਿ ਥਕੇ ॥

The demons and wicked enemies have grown weary of struggling against Him.

ਬਿਨੁ ਗੁਰ ਸਾਚੇ ਨਹੀ ਜਾਇ ॥

Without the True Guru, there is no place to go.

ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥

Wandering through the lands and foreign countries, people only grow tired and suffer in pain. ||2||

ਕਿਰਤੁ ਓਨ੍ਹਾ ਕਾ ਮਿਟਸਿ ਨਾਹਿ ॥

The record of their past actions cannot be erased.

ਓਇ ਅਪਣਾ ਬੀਜਿਆ ਆਪਿ ਖਾਹਿ ॥

They harvest and eat what they have planted.

ਜਨ ਕਾ ਰਖਵਾਲਾ ਆਪਿ ਸੋਇ ॥

The Lord Himself is the Protector of His humble servants.

ਜਨ ਕਉ ਪਹੁਚਿ ਨ ਸਕਸਿ ਕੋਇ ॥੩॥

No one can rival the humble servant of the Lord. ||3||

ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥

By His own efforts, God protects His slave.

ਅਖੰਡ ਪੂਰਨ ਜਾ ਕੋ ਪ੍ਰਤਾਪੁ ॥

God's Glory is perfect and unbroken.

ਗੁਣ ਗੋਬਿੰਦ ਨਿਤ ਰਸਨ ਗਾਇ ॥

So sing the Glorious Praises of the Lord of the Universe with your tongue forever.

ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥

Nanak lives by meditating on the Feet of the Lord. ||4||12||